

ਆਸਾ ਮਹਲਾ ਪ ਤਿਪਦੇ ॥ ਓਹਾ ਪ੍ਰੇਮ ਪਿਰੀ ॥ ੧॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ  
ਲਾਲਨ ਨਹ ਨਾਹ ਨਹੀ ॥ ੧॥ ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥ ੨॥  
ਚਰਨਨ ਸਰਨਨ ਸੰਤਨ ਬੰਦਨ ॥ ਸੁਖੇ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ  
॥੩॥੩॥੧੪੩॥ {ਪੰਨਾ 406-407}

ਪਦਅਰਥ:- ਪ੍ਰੇਮ ਪਿਰੀ—ਪਿਆਰੇ ਦਾ ਪ੍ਰੇਮ।1। ਰਹਾਉ।

ਕਨਿਕ—ਸੋਨਾ। ਮਾਣਿਕ—ਮੋਤੀ। ਗਜ ਮੋਤੀਅਨ—ਵੱਡੇ ਵੱਡੇ ਮੋਤੀ।1।

ਸਾਦ—ਸਵਾਦਲੇ ਖਾਣੇ। ਚਾਹੀ—ਮੈਂ ਚਾਹੁੰਦਾ ਹਾਂ।2।

ਬੰਦਨ—ਨਮਸਕਾਰ। ਸੁਖੇ ਸੁਖੁ—ਸੁਖ ਹੀ ਸੁਖ। ਪਾਹੀ—ਪਾਹੀਂ, ਮੈਂ ਪਾਂਦਾ ਹਾਂ। ਹਰੀ—ਦੂਰ ਕੀਤੀ।3।

ਅਰਥ:- (ਹੇ ਭਾਈ! ਮੈਨੂੰ ਤਾਂ) ਪਿਆਰੇ (ਪ੍ਰਭੂ) ਦਾ ਉਹ ਪ੍ਰੇਮ ਹੀ (ਚਾਹੀਦਾ ਹੈ)।1। ਰਹਾਉ।

(ਹੇ ਭਾਈ! ਪ੍ਰਭੂ ਦੇ ਪਿਆਰ ਦੇ ਟਾਕਰੇ ਤੇ) ਸੋਨਾ, ਮੋਤੀ, ਵੱਡੇ ਵੱਡੇ ਮੋਤੀ, ਹੀਰੇ-ਲਾਲ—ਮੈਨੂੰ ਇਹਨਾਂ ਵਿਚੋਂ ਕੋਈ  
ਭੀ ਚੀਜ਼ ਨਹੀਂ ਚਾਹੀਦੀ, ਨਹੀਂ ਚਾਹੀਦੀ,।1।

(ਹੇ ਭਾਈ! ਪ੍ਰਭੂ-ਪਿਆਰ ਦੇ ਥਾਂ) ਨਾਹ ਰਾਜ, ਨਾਹ ਧਨ-ਪਦਾਰਥ, ਨਾਹ ਹੁਕੂਮਤ ਨਾਹ ਸੁਆਦਲੇ ਖਾਣੇ—ਮੈਨੂੰ  
ਕਿਸੇ ਚੀਜ਼ ਦੀ ਭੀ ਲੋੜ ਨਹੀਂ।2।

ਹੇ ਭਾਈ! ਸੰਤ ਜਨਾਂ ਦੇ ਚਰਨਾਂ ਦੀ ਸਰਨ, ਸੰਤ ਜਨਾਂ ਦੇ ਚਰਨਾਂ ਤੇ ਨਮਸਕਾਰ—ਇਸ ਵਿਚ ਮੈਂ ਸੁਖ ਹੀ ਸੁਖ  
ਅਨੁਭਵ ਕਰਦਾ ਹਾਂ।

ਹੇ ਨਾਨਕ! ਜੇ ਪਿਆਰੇ ਪ੍ਰਭੂ ਦਾ ਪ੍ਰੇਮ ਮਿਲ ਜਾਏ ਤਾਂ ਉਹ ਮਨ ਵਿਚੋਂ ਤ੍ਰਿਸ਼ਨਾ ਦੀ ਸੜਨ ਦੂਰ ਕਰ ਦੇਂਦਾ ਹੈ।3। 3।  
143।